

ਸਿਰੀਰਾਗੁ ਮਹਲਾ ੫ ਘਰੁ ੫ ॥

Siree Raag, Fifth Mehl, Fifth House:

ਜਾਨਉ ਨਹੀ ਭਾਵੈ ਕਵਨ ਬਾਤਾ ॥

I do not know what pleases my Lord.

ਮਨ ਖੋਜਿ ਮਾਰਗੁ ॥੧॥ ਰਹਾਉ ॥

O mind, seek out the way! ||1||Pause||

ਧਿਆਨੀ ਧਿਆਨੁ ਲਾਵਹਿ ॥

The meditatives practice meditation,

ਗਿਆਨੀ ਗਿਆਨੁ ਕਮਾਵਹਿ ॥

and the wise practice spiritual wisdom,

ਪ੍ਰਭੁ ਕਿਨ ਹੀ ਜਾਤਾ ॥੧॥

but how rare are those who know God! ||1||

ਭਗਉਤੀ ਰਹਤ ਜੁਗਤਾ ॥

The worshipper of Bhagaauti practices self-discipline,

ਜੋਗੀ ਕਹਤ ਮੁਕਤਾ ॥

the Yogi speaks of liberation,

ਤਪਸੀ ਤਪਹਿ ਰਾਤਾ ॥੨॥

and the ascetic is absorbed in asceticism. ||2||

ਮੋਨੀ ਮੋਨਿਧਾਰੀ ॥

The men of silence observe silence,

ਸਨਿਆਸੀ ਬ੍ਰਹਮਚਾਰੀ ॥

the Sanyaasees observe celibacy,

ਉਦਾਸੀ ਉਦਾਸਿ ਰਾਤਾ ॥੩॥

and the Udaasees abide in detachment. ||3||

ਭਗਤਿ ਨਵੈ ਪਰਕਾਰਾ ॥

There are nine forms of devotional worship.

ਪੰਡਿਤੁ ਵੇਦੁ ਪੁਕਾਰਾ ॥

The Pandits recite the Vedas.

ਗਿਰਸਤੀ ਗਿਰਸਤਿ ਧਰਮਾਤਾ ॥੪॥

The householders assert their faith in family life. ||4||

ਇਕ ਸਬਦੀ ਬਹੁ ਰੂਪਿ ਅਵਧੂਤਾ ॥

Those who utter only One Word, those who take many forms, the naked renunciates,

ਕਾਪੜੀ ਕਉਤੇ ਜਾਗੂਤਾ ॥

the wearers of patched coats, the magicians, those who remain always awake,

ਇਕਿ ਤੀਰਥਿ ਨਾਤਾ ॥੫॥

and those who bathe at holy places of pilgrimage-||5||

ਨਿਰਹਾਰ ਵਰਤੀ ਆਪਰਸਾ ॥

Those who go without food, those who never touch others,

ਇਕਿ ਲੂਕਿ ਨ ਦੇਵਹਿ ਦਰਸਾ ॥

the hermits who never show themselves,

ਇਕਿ ਮਨ ਹੀ ਗਿਆਤਾ ॥੬॥

and those who are wise in their own minds-||6||

ਘਾਟਿ ਨ ਕਿਨ ਹੀ ਕਹਾਇਆ ॥

Of these, no one admits to any deficiency;

ਸਭ ਕਹਤੇ ਹੈ ਪਾਇਆ ॥

all say that they have found the Lord.

ਜਿਸੁ ਮੇਲੇ ਸੋ ਭਗਤਾ ॥੭॥

But he alone is a devotee, whom the Lord has united with Himself. ||7||

ਸਗਲ ਉਕਤਿ ਉਪਾਵਾ ॥ ਤਿਆਗੀ ਸਰਨਿ ਪਾਵਾ ॥

Abandoning all devices and contrivances, I have sought His Sanctuary.

ਨਾਨਕੁ ਗੁਰ ਚਰਣਿ ਪਰਾਤਾ ॥੮॥੨॥੨੭॥

Nanak has fallen at the Feet of the Guru. ||8||2||27||